

ਵਡਹੰਸੁ ਮਃ ੫ ॥

Wadahans, Fifth Mehl:

ਅੰਤਰਜਾਮੀ ਸੋ ਪ੍ਰਭੁ ਪੂਰਾ ॥

God is perfect - He is the Inner-knower, the Searcher of hearts.

ਦਾਨੁ ਦੇਇ ਸਾਧੂ ਕੀ ਧੂਰਾ ॥੧॥

He blesses us with the gift of the dust of the feet of the Saints. ||1||

ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥

Bless me with Your Grace, God, O Merciful to the meek.

ਤੇਰੀ ਓਟ ਪੂਰਨ ਗੋਪਾਲਾ ॥੧॥ ਰਹਾਉ ॥

I seek Your Protection, O Perfect Lord, Sustainer of the World. ||1||Pause||

ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥

He is totally pervading and permeating the water, the land and the sky.

ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥੨॥

God is near at hand, not far away. ||2||

ਜਿਸ ਨੋ ਨਦਰਿ ਕਰੇ ਸੋ ਧਿਆਏ ॥

One whom He blesses with His Grace, meditates on Him.

ਆਠ ਪਹਰ ਹਰਿ ਕੇ ਗੁਣ ਗਾਏ ॥੩॥

Twenty-four hours a day, he sings the Glorious Praises of the Lord. ||3||

ਜੀਅ ਜੰਤ ਸਗਲੇ ਪ੍ਰਤਿਪਾਰੇ ॥

He cherishes and sustains all beings and creatures.

ਸਰਨਿ ਪਰਿਓ ਨਾਨਕ ਹਰਿ ਦੁਆਰੇ ॥੪॥੪॥

Nanak seeks the Sanctuary of the Lord's Door. ||4||4||